

ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ  
ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥ ੧ ॥ ਹਰਿ ਕੇ ਨਾਮ ਕੀ ਵਡਿਆਈ ॥ ਆਠ  
ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ  
ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥ ੧੨ ॥੬੬॥ {ਪੰਨਾ 626}

ਪਦਅਰਥ:- ਜਿਤੁ—ਜਿਸ ਵਿਚ। ਚਿਤਿ—ਚਿੱਤ ਵਿਚ, ਹਿਰਦੇ ਵਿਚ। ਜਿਤੁ ਚਿਤਿ—ਜਿਸ ਹਿਰਦੇ-ਘਰ ਵਿਚ।  
ਸੋ ਘਰੁ—ਉਹ ਹਿਰਦਾ-ਘਰ। ਦਯਿ—ਪਿਆਰ ਕਰਨ ਵਾਲੇ ਪ੍ਰਭੂ ਨੇ। ਸੁਖ ਸਾਗਰੁ—ਸੁਖਾਂ ਦਾ ਸਮੁੰਦਰ। ਤਾ—  
ਤਦੋਂ। ਸਹਸਾ—ਸਹਿਮ।1।

ਵਡਿਆਈ—ਸੋਭਾ, ਸਿਫਤਿ-ਸਾਲਾਹ। ਆਠ ਪਹਿਰ—ਹਰ ਵੇਲੇ। ਤੇ—ਤੋਂ। ਪਾਈ—ਪ੍ਰਾਪਤ ਕੀਤੀ। ਰਹਾਉ।

ਅਕਥ:- ਬਿਆਨ ਨਾਹ ਹੋ ਸਕਣ ਵਾਲੀ। ਕਹਾਣੀ—ਸਰੂਪ ਦਾ ਵਰਣਨ। ਬੋਲਹਿ—ਬੋਲਦੇ ਹਨ। ਅੰਮ੍ਰਿਤ—  
ਆਤਮਕ ਜੀਵਨ ਦੇਣ ਵਾਲੀ। ਵਖਾਣੀ—ਉਚਾਰੀ। ਤੇ—ਤੋਂ।2।

ਅਰਥ:- ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫਤਿ-ਸਾਲਾਹ ਕਰਨੀ, ਅੱਠੋਂ ਪਹਿਰ ਪਰਮਾਤਮਾ ਦੀ ਸਿਫਤਿ-  
ਸਾਲਾਹ ਦੇ ਗੀਤ ਗਾਣੇ—(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ। ਰਹਾਉ।

ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ  
ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! (ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ,  
ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੁਰ ਕਰ ਲਿਆ।1।

ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ  
ਵਾਲੀ ਸਿਫਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ,  
ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।2। 2। 66।